

 Print Page

Sri Guru Granth Sahib

Displaying 123 of

ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥

Ho Vaaree Jeeo Vaaree Naam Sun Mann Vasaavaniaa ||

I am a sacrifice, my soul is a sacrifice, to those who hear and enshrine the Naam within their minds.

ਮਾਝ (ਮਃ ੩) ਅਸਟ (੨੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧

Raag Maajh Guru Amar Das

ਹਰਿ ਜੀਉ ਸਚਾ ਊਚੇ ਊਚਾ ਹਉਮੈ ਮਾਰਿ ਮਿਲਾਵਣਿਆ ॥੧॥ ਰਹਾਉ ॥

Har Jeeo Sachaa Oocho Oochaa Houmai Maar Milaavaniaa ||1|| Rehaao ||

The Dear Lord, the True One, the Highest of the High, subdues their ego and blends them with Himself.
||1||Pause||

ਮਾਝ (ਮਃ ੩) ਅਸਟ (੨੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧

Raag Maajh Guru Amar Das

ਹਰਿ ਜੀਉ ਸਾਚਾ ਸਾਚੀ ਨਾਈ ॥

Har Jeeo Saachaa Saachee Naaee ||

True is the Dear Lord, and True is His Name.

ਮਾਝ (ਮਃ ੩) ਅਸਟ (੨੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੨

Raag Maajh Guru Amar Das

ਗੁਰ ਪਰਸਾਦੀ ਕਿਸੈ ਮਿਲਾਈ ॥

Gur Parasaadhee Kisai Milaaee ||

By Guru's Grace, some merge with Him.

ਮਾਝ (ਮਃ ੩) ਅਸਟ (੨੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੨

Raag Maajh Guru Amar Das

ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥੨॥

Gur Sabadh Milehi Sae Vishhurrehi Naahee Sehajae Sach Samaavaniaa ||2||

Through the Word of the Guru's Shabad, those who merge with the Lord shall not be separated from Him again. They merge with intuitive ease into the True Lord. ||2||

ਮਾਝ (ਮਃ ੩) ਅਸਟ (੨੩) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੨

Raag Maajh Guru Amar Das

ਤੁਝ ਤੇ ਬਾਹਰਿ ਕਛੂ ਨ ਹੋਇ ॥

Thujh Thae Baahar Kashhoo N Hoe ||

There is nothing beyond You;

ਮਾਝ (ਮਃ ੩) ਅਸਟ (੨੩) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੩

Raag Maajh Guru Amar Das

ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥

Thoon Kar Kar Vaekhehi Jaanehi Soe ||

You are the One who does, sees, and knows.

ਮਾਝ (ਮਃ ੩) ਅਸਟ (੨੩) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੩

Raag Maajh Guru Amar Das

ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥੩॥

Aapae Karae Karaaeae Karathaa Guramath Aap Milaavaniaa ||3||

The Creator Himself acts, and inspires others to act. Through the Guru's Teachings, He blends us into Himself. ||3||

ਮਾਝ (ਮਃ ੩) ਅਸਟ (੨੩) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੪

Raag Maajh Guru Amar Das

ਕਾਮਣਿ ਗੁਣਵੰਤੀ ਹਰਿ ਪਾਏ ॥

Kaaman Gunavantee Har Paaeae ||

The virtuous soul-bride finds the Lord;

ਮਾਝ (ਮਃ ੩) ਅਸਟ (੨੩) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੪

Raag Maajh Guru Amar Das

ਭੈ ਭਾਇ ਸੀਗਾਰੁ ਬਣਾਏ ॥

Bhai Bhaae Seegaar Banaaeae ||

She decorates herself with the Love and the Fear of God.

ਮਾਝ (ਮਃ ੩) ਅਸਟ (੨੩) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੫

Raag Maajh Guru Amar Das

ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥੪॥

Sathigur Saev Sadhaa Sohaagan Sach Oupadhaes Samaavaniaa ||4||

She who serves the True Guru is forever a happy soul-bride. She is absorbed in the true teachings. ||4||

ਮਾਝ (ਮਃ ੩) ਅਸਟ (੨੩) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੫

Raag Maajh Guru Amar Das

ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥

Sabadh Visaaran Thinaa Thour N Thaaou ||

Those who forget the Word of the Shabad have no home and no place of rest.

ਮਾਝ (ਮਃ ੩) ਅਸਟ (੨੩) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੬

Raag Maajh Guru Amar Das

ਭ੍ਰਮਿ ਭੂਲੇ ਜਿਉ ਸੁੰਵੈ ਘਰਿ ਕਾਉ ॥

Bhram Bhoolae Jio Sunnjai Ghar Kaao ||

They are deluded by doubt, like a crow in a deserted house.

ਮਾਝ (ਮਃ ੩) ਅਸਟ (੨੩) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੬

Raag Maajh Guru Amar Das

ਹਲਤੁ ਪਲਤੁ ਤਿਨੀ ਦੋਵੈ ਗਵਾਏ ਦੁਖੇ ਦੁਖਿ ਵਿਹਾਵਣਿਆ ॥੫॥

Halath Palath Thinee Dhovai Gavaaeae Dhukhae Dhukh Vihaavaniaa ||5||

They forfeit both this world and the next, and they pass their lives suffering in pain and misery. ||5||

ਮਾਝ (ਮਃ ੩) ਅਸਟ (੨੩) ੫:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੬

Raag Maajh Guru Amar Das

ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥

Likhadhiaa Likhadhiaa Kaagadh Mas Khoee ||

Writing on and on endlessly, they run out of paper and ink.

ਮਾਝ (ਮਃ ੩) ਅਸਟ (੨੩) ੬:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੭

Raag Maajh Guru Amar Das

ਦੂਜੈ ਭਾਇ ਸੁਖੁ ਪਾਏ ਨ ਕੋਈ ॥

Dhoojai Bhaae Sukh Paaeae N Koe ||

Through the love with duality, no one has found peace.

ਮਾਝ (ਮਃ ੩) ਅਸਟ (੨੩) ੬:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੭

Raag Maajh Guru Amar Das

ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥੬॥

Koorr Likhehi Thai Koorr Kamaavehi Jal Jaavehi Koorr Chith Laavaniaa ||6||

They write falsehood, and they practice falsehood; they are burnt to ashes by focusing their consciousness on falsehood. ||6||

ਮਾਝ (ਮਃ ੩) ਅਸਟ (੨੩) ੬:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੮

Raag Maajh Guru Amar Das

ਗੁਰਮੁਖਿ ਸਚੇ ਸਚੁ ਲਿਖਹਿ ਵੀਚਾਰੁ ॥

Guramukh Sacho Sach Likhehi Veechaar ||

The Gurmukhs write and reflect on Truth, and only Truth.

ਮਾਝ (ਮਃ ੩) ਅਸਟ (੨੩) ੭:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੮

Raag Maajh Guru Amar Das

ਸੇ ਜਨ ਸਚੇ ਪਾਵਹਿ ਮੋਖ ਦੁਆਰੁ ॥

Sae Jan Sachae Paavehi Mokh Dhuaar ||

The true ones find the gate of salvation.

ਮਾਝ (ਮਃ ੩) ਅਸਟ (੨੩) ੭:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੯

Raag Maajh Guru Amar Das

ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥੭॥

Sach Kaagadh Kalam Masavaanee Sach Likh Sach Samaavaniaa ||7||

True is their paper, pen and ink; writing Truth, they are absorbed in the True One. ||7||

ਮਾਝ (ਮਃ ੩) ਅਸਟ (੨੩) ੭:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੯

Raag Maajh Guru Amar Das

ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥

Maeraa Prabh Anthar Baithaa Vaekhai ||

My God sits deep within the self; He watches over us.

ਮਾਝ (ਮਃ ੩) ਅਸਟ (੨੩) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੦

Raag Maajh Guru Amar Das

ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥

Gur Parasaadhee Milai Soee Jan Laekhai ||

Those who meet the Lord, by Guru's Grace, are acceptable.

ਮਾਝ (ਮਃ ੩) ਅਸਟ (੨੩) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੦

Raag Maajh Guru Amar Das

ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥

Naanak Naam Milai Vaddiaaee Poorae Gur Thae Paavaniaa ||8||22||23||

O Nanak, glorious greatness is received through the Naam, which is obtained through the Perfect Guru.
||8||22||23||

ਮਾਝ (ਮਃ ੩) ਅਸਟ (੨੩) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੦

Raag Maajh Guru Amar Das

ਮਾਝ ਮਹਲਾ ੩ ॥

Maajh Mehalaa 3 ||

Maajh, Third Mehl:

ਮਾਝ (ਮਃ ੩) ਗੁਰੂ ਗ੍ਰੰਥ ਸਾਹਿਬ ਅੰਗ ੧੨੩

ਆਤਮ ਰਾਮ ਪਰਗਾਸੁ ਗੁਰ ਤੇ ਹੋਵੈ ॥

Aatham Raam Paragaas Gur Thae Hovai ||

The Divine Light of the Supreme Soul shines forth from the Guru.

ਮਾਝ (ਮਃ ੩) ਅਸਟ (੨੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੧

Raag Maajh Guru Amar Das

ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥

Houmai Mail Laagee Gur Sabadhee Khovai ||

The filth stuck to the ego is removed through the Word of the Guru's Shabad.

ਮਾਝ (ਮਃ ੩) ਅਸਟ (੨੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੨

Raag Maajh Guru Amar Das

ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥੧॥

Man Niramal Anadhin Bhagathee Raathaa Bhagath Karae Har Paavaniaa ||1||

One who is imbued with devotional worship to the Lord night and day becomes pure. Worshipping the Lord, He is obtained. ||1||

ਮਾਝ (ਮਃ ੩) ਅਸਟ (੨੪) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੨

Raag Maajh Guru Amar Das

ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥

Ho Vaaree Jeeo Vaaree Aap Bhagath Karan Avaraa Bhagath Karaavaniaa ||

I am a sacrifice, my soul is a sacrifice, to those who themselves worship the Lord, and inspire others to worship Him as well.

ਮਾਝ (ਮਃ ੩) ਅਸਟ (੨੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੩

Raag Maajh Guru Amar Das

ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥

Thinaa Bhagath Janaa Ko Sadh Namasakaar Keejai Jo Anadhin Har Gun Gaavaniaa ||1|| Rehaao ||

I humbly bow to those devotees who chant the Glorious Praises of the Lord, night and day. ||1||Pause||

ਮਾਝ (ਮਃ ੩) ਅਸਟ (੨੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੪

Raag Maajh Guru Amar Das

ਆਪੇ ਕਰਤਾ ਕਾਰਣੁ ਕਰਾਏ ॥

Aapae Karathaa Kaaran Karaaeae ||

The Creator Lord Himself is the Doer of deeds.

ਮਾਝ (ਮਃ ੩) ਅਸਟ (੨੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੫

Raag Maajh Guru Amar Das

ਜਿਤੁ ਭਾਵੈ ਤਿਤੁ ਕਾਰੈ ਲਾਏ ॥

Jith Bhaavai Thith Kaarai Laaeae ||

As He pleases, He applies us to our tasks.

ਮਾਝ (ਮਃ ੩) ਅਸਟ (੨੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੫

Raag Maajh Guru Amar Das

ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥

Poorai Bhaag Gur Saevaa Hovai Gur Saevaa Thae Sukh Paavaniaa ||2||

Through perfect destiny, we serve the Guru; serving the Guru, peace is found. ||2||

ਮਾਝ (ਮਃ ੩) ਅਸਟ (੨੪) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੫

Raag Maajh Guru Amar Das

ਮਰਿ ਮਰਿ ਜੀਵੈ ਤਾ ਕਿਛੁ ਪਾਏ ॥

Mar Mar Jeevai Thaa Kishh Paaeae ||

Those who die, and remain dead while yet alive, obtain it.

ਮਾਝ (ਮਃ ੩) ਅਸਟ (੨੪) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੬

Raag Maajh Guru Amar Das

ਗੁਰ ਪਰਸਾਦੀ ਹਰਿ ਮੰਨਿ ਵਸਾਏ ॥

Gur Parasaadhee Har Mann Vasaaeae ||

By Guru's Grace, they enshrine the Lord within their minds.

ਮਾਝ (ਮਃ ੩) ਅਸਟ (੨੪) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੬

Raag Maajh Guru Amar Das

ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥੩॥

Sadhaa Mukath Har Mann Vasaaeae Sehajae Sehaj Samaavaniaa ||3||

Enshrining the Lord within their minds, they are liberated forever. With intuitive ease, they merge into the Lord. ||3||

ਮਾਝ (ਮਃ ੩) ਅਸਟ (੨੪) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੬

Raag Maajh Guru Amar Das

ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥

Bahu Karam Kamaavai Mukath N Paaeae ||

They perform all sorts of rituals, but they do not obtain liberation through them.

ਮਾਝ (ਮਃ ੩) ਅਸਟ (੨੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੭

Raag Maajh Guru Amar Das

ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥

Dhaesanthar Bhavai Dhoojai Bhaae Khuaaeae ||

They wander around the countryside, and in love with duality, they are ruined.

ਮਾਝ (ਮਃ ੩) ਅਸਟ (੨੪) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੭

Raag Maajh Guru Amar Das

ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥੪॥

Birathhaa Janam Gavaaeiaa Kapattee Bin Sabadhai Dhukh Paavaniaa ||4||

The deceitful lose their lives in vain; without the Word of the Shabad, they obtain only misery. ||4||

ਮਾਝ (ਮਃ ੩) ਅਸਟ (੨੪) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੮

Raag Maajh Guru Amar Das

ਧਾਵਤੁ ਰਾਖੈ ਠਾਕਿ ਰਹਾਏ ॥

Dhhaavath Raakhai Thaak Rehaaeae ॥

Those who restrain their wandering mind, keeping it steady and stable,

ਮਾਝ (ਮਃ ੩) ਅਸਟ (੨੪) ਪ: ੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੮

Raag Maajh Guru Amar Das

ਗੁਰ ਪਰਸਾਦੀ ਪਰਮ ਪਦੁ ਪਾਏ ॥

Gur Parasaadhee Param Padh Paaeae ॥

Obtain the supreme status, by Guru's Grace.

ਮਾਝ (ਮਃ ੩) ਅਸਟ (੨੪) ਪ: ੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੯

Raag Maajh Guru Amar Das

ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥

Sathigur Aapae Mael Milaeaeae Mil Preetham Sukh Paavaniaa ||5||

The True Guru Himself unites us in Union with the Lord. Meeting the Beloved, peace is obtained. ||5||

ਮਾਝ (ਮਃ ੩) ਅਸਟ (੨੪) ਪ: ੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੩ ਪੰ. ੧੯

Raag Maajh Guru Amar Das